

## ਤਪਦਿਕ (ਟੀਬੀ) ਜਾਂਚ ਲਈ ਬਲਗਮ ਇਕੱਠੀ ਕਰਨਾ

### Sputum testing for Tuberculosis (TB)

#### ਤਪਦਿਕ (ਟੀਬੀ) ਕੀ ਹੈ?

ਟੀਬੀ ਇੱਕ ਕੀਟਾਣੂ (ਬੈਕਟੀਰੀਆ) ਕਾਰਨ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ ਜੋ ਹਵਾ ਰਾਹੀਂ ਫੈਲਦੀ ਹੈ ਜਦੋਂ ਫੇਫੜਿਆਂ ਦੀ ਬਿਨਾਂ ਇਲਾਜ ਕੀਤੀ ਟੀਬੀ ਬਿਮਾਰੀ ਵਾਲਾ ਵਿਅਕਤੀ ਖੰਘਦਾ, ਛਿੱਕਦਾ, ਗਾਉਂਦਾ ਜਾਂ ਬੋਲਦਾ ਹੈ।

ਟੀਬੀ ਆਮਤੌਰ ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ, ਪਰ ਸਰੀਰ ਦੇ ਦੂਸਰੇ ਹਿੱਸਿਆਂ ਜਿਵੇਂ ਕਿ ਗਲੈਂਡਾਂ, ਹੱਡੀਆਂ, ਜੇੜਾਂ, ਗੁਰਦਿਆਂ, ਦਿਮਾਗ, ਅਤੇ ਜਣਨ ਅੰਗਾਂ, ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।

ਟੀਬੀ ਠੀਕ ਹੋ ਸਕਦੀ ਹੈ। ਬ੍ਰਿਟਿਸ਼ ਕੋਲੰਬੀਆ ਵਿੱਚ, ਤੁਸੀਂ ਟੀਬੀ ਨੂੰ ਰੋਕਣ ਜਾਂ ਠੀਕ ਕਰਨ ਲਈ ਦਵਾਈਆਂ ਲੈ ਸਕਦੇ ਹੋ। ਸੂਬਾਈ ਟੀਬੀ ਸੇਵਾਵਾਂ ਅਤੇ ਜਨਤਕ ਸਿਹਤ ਯੂਨਿਟਾਂ ਰਾਹੀਂ ਦਵਾਈਆਂ ਮੁਫਤ ਹਨ।

ਹੋਰ ਜਾਣਕਾਰੀ ਲਈ, ਕਿਰਪਾ ਕਰਕੇ, [HealthLinkBC File #51a ਤਪਦਿਕ \(ਟੀਬੀ\)](#) 'ਤੇ ਜਾਓ।

#### ਬਲਗਮ ਕੀ ਹੈ?

ਬਲਗਮ ਉਹ ਲੇਸਦਾਰ ਪਦਾਰਥ ਹੈ ਜੋ ਤੁਸੀਂ ਆਪਣੇ ਫੇਫੜਿਆਂ ਦੀ ਡੂੰਘੇ ਦੇ ਅੰਦਰੋਂ ਖੰਘ ਕੇ ਕੱਢਦੇ ਹੋ। ਇਹ ਆਮਤੌਰ ਤੇ ਗਾੜ੍ਹਾ, ਯੁੱਧਲਾ ਅਤੇ ਚਿਪਚਿਪਾ ਹੁੰਦਾ ਹੈ। ਬਲਗਮ ਲਾਰ (ਬੁੱਕ) ਨਹੀਂ ਹੁੰਦੀ ਕਿਉਂਕਿ ਲਾਰ ਤੁਹਾਡੇ ਮੂੰਹ ਵਿੱਚੋਂ ਆਉਂਦੀ ਹੈ ਅਤੇ ਪਤਲੀ, ਸਾਫ ਅਤੇ ਪਾਣੀ ਵਰਗੀ ਹੁੰਦੀ ਹੈ। ਇਸ ਟੈਸਟ ਲਈ ਲਾਰ ਇਕੱਠੀ ਨਾ ਕਰੋ।

#### ਮੈਨੂੰ ਟੀਬੀ ਲਈ ਬਲਗਮ ਦਾ ਟੈਸਟ ਕਿਉਂ ਕਰਨਾ ਚਾਹੀਦਾ ਹੈ?

ਟੀਬੀ ਬੈਕਟੀਰੀਆ ਲਈ ਤੁਹਾਡੀ ਬਲਗਮ ਦੀ ਜਾਂਚ ਕਰਨਾ ਇਹ ਪਤਾ ਲਗਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ ਕਿ ਕੀ ਤੁਹਾਨੂੰ ਟੀਬੀ ਹੈ।

ਜੇ ਤੁਸੀਂ ਟੀਬੀ ਲਈ ਦਵਾਈ ਲੈ ਰਹੇ ਹੋ, ਤਾਂ ਤੁਹਾਡੀ ਬਲਗਮ ਦੀ ਜਾਂਚ ਕਰਨਾ ਇਹ ਪਤਾ ਲਗਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ ਕਿ ਕੀ ਦਵਾਈ ਕੰਮ ਕਰ ਰਹੀ ਹੈ।

#### ਮੈਨੂੰ ਬਲਗਮ ਦੇ 3 ਨਮੂਨੇ ਦੇਣ ਦੀ ਲੋੜ ਕਿਉਂ ਹੈ?

ਇਹ ਬਹੁਤ ਮਹੱਤਵਪੂਰਨ ਹੈ ਕਿ ਤੁਹਾਡੇ ਬਲਗਮ ਦੇ ਟੈਸਟ ਦੇ ਨਤੀਜੇ

ਸਹੀ ਹੋਣ। 3 ਨਮੂਨੇ ਇਕੱਠੇ ਕਰਨਾ ਤੁਹਾਡੇ ਜਾਂਚ ਨਤੀਜਿਆਂ ਦੀ ਸ਼ੁੱਧਤਾ ਨੂੰ ਸੁਧਾਰ ਸਕਦਾ ਹੈ। ਤੁਹਾਡਾ ਸਿਹਤ ਸੰਭਾਲ ਪ੍ਰਦਾਤਾ ਤੁਹਾਨੂੰ ਦੱਸੇਗਾ ਜੇ ਤੁਸੀਂ ਇੱਕੋ ਦਿਨ ਤੇ ਬਲਗਮ ਦੇ 3 ਨਮੂਨੇ ਇਕੱਠੇ ਕਰ ਸਕਦੇ ਹੋ ਜਾਂ ਜੇ ਤੁਹਾਨੂੰ ਬਲਗਮ ਵੱਖ ਵੱਖ ਦਿਨਾਂ ਤੇ ਇਕੱਠੀ ਕਰਨੀ ਚਾਹੀਦੀ ਹੈ। ਆਪਣੇ ਸਿਹਤ ਸੰਭਾਲ ਪ੍ਰਦਾਤਾ ਦੁਆਰਾ ਤੁਹਾਨੂੰ ਦਿੱਤੀਆਂ ਗਈਆਂ ਹਿਦਾਇਤਾਂ ਦੀ ਪਾਲਣਾ ਕਰੋ।

#### ਮੈਂ ਮੇਰੀ ਬਲਗਮ ਕਿਵੇਂ ਇਕੱਠੀ ਕਰਾਂ?

ਬਲਗਮ ਇਕੱਠੀ ਕਰਨ ਲਈ, ਇੰਨਾਂ ਕਦਮਾਂ ਦੀ ਪਾਲਣਾ ਕਰੋ:

1. ਆਪਣੀ ਬਲਗਮ ਸਵੇਰੇ ਜਲਦੀ ਇਕੱਠੀ ਕਰੋ ਜਦ ਤੱਕ ਕਿ ਤੁਹਾਡੀ ਸਿਹਤ ਦੀ ਦੇਖਭਾਲ ਦਾ ਪ੍ਰਬੰਧ ਕਰਨ ਵਾਲਾ ਤੁਹਾਨੂੰ ਵੱਖਰੀਆਂ ਹਿਦਾਇਤਾਂ ਨਹੀਂ ਦਿੰਦਾ ਹੈ
2. ਆਪਣੀ ਬਲਗਮ ਇਕੱਠੀ ਕਰਨ ਤੋਂ ਪਹਿਲਾਂ ਨਾ ਖਾਓ, ਨਾ ਪਿਓ, ਨਾ ਸਿਗਰੇਟ ਪਿਓ, ਆਪਣੇ ਦੰਦ ਸਾਫ ਜਾਂ ਮਾਊਥਵਾਸ਼ ਦੀ ਵਰਤੋਂ ਨਾ ਕਰੋ
3. ਯਕੀਨੀ ਬਣਾਓ ਕਿ ਤੁਹਾਡਾ ਪਹਿਲਾ ਨਾਮ, ਉਪਨਾਮ ਅਤੇ ਜਨਮ ਦੀ ਮਿਤੀ ਬਲਗਮ ਦੀਆਂ ਬੋਤਲਾਂ ਦੇ ਲੇਬਲ ਤੇ ਹਨ
4. ਆਪਣੀ ਬਲਗਮ ਦੂਸਰੇ ਲੋਕਾਂ ਤੋਂ ਦੂਰ ਇਕੱਠੀ ਕਰੋ। ਜੇ ਸੰਭਵ ਹੋਏ, ਤਾਂ ਤੁਸੀਂ ਆਪਣੀ ਬਲਗਮ ਇਕੱਠੀ ਕਰਨ ਦੇ ਦੌਰਾਨ ਬਾਹਰ ਚਲੇ ਜਾਓ ਜਾਂ ਖਿੜਕੀ ਖੋਲ੍ਹ ਲਓ
5. ਬਲਗਮ ਦੀ ਇੱਕ ਬੋਤਲ ਖੋਲ੍ਹੋ। ਬਲਗਮ ਦੀ ਬੋਤਲ ਦੇ ਅੰਦਰ ਜਾਂ ਢੱਕਣ ਦੇ ਅੰਦਰ ਨਾ ਛੂਓ
6. ਡੂੰਘਾ ਸਾਹ ਲਓ। ਕੁਝ ਸਕਿੰਟਾਂ ਲਈ ਹਵਾ ਅੰਦਰ ਰੱਖੋ। ਹੌਲੀ ਜਿਹੇ ਸਾਹ ਛੱਡੋ। ਇੱਕ ਹੋਰ ਡੂੰਘਾ ਸਾਹ ਲਓ। ਜ਼ੋਰ ਦੀ ਖੰਘੇ ਜਦੋਂ ਤੱਕ ਕਿ ਬਲਗਮ ਤੁਹਾਡੇ ਮੂੰਹ ਵਿੱਚ ਆ ਜਾਂਦੀ ਹੈ
7. ਬਲਗਮ ਨੂੰ ਬਲਗਮ ਵਾਲੀ ਬੋਤਲ ਵਿੱਚ ਥੁੱਕੋ। ਇਹ ਉਸ ਵੇਲੇ ਤੱਕ ਕਰੋ ਜਦੋਂ ਤੱਕ ਕਿ ਬੋਤਲ ਦੇ ਥੱਲੇ ਦੇ ਹਿੱਸੇ ਨੂੰ ਢਕਣ ਲਈ ਕਾਫੀ ਬਲਗਮ ਹੋ ਜਾਂਦੀ ਹੈ
8. ਬਲਗਮ ਵਾਲੀ ਬੋਤਲ ਦਾ ਢੱਕਣ ਘੁਟ ਕੇ ਬੰਦ ਕਰੋ ਤਾਂ ਕਿ ਉਹ

ਲੀਕ ਨਾ ਕਰੋ

9. ਬਲਗਮ ਵਾਲੀ ਬੋਤਲ ਦੇ ਲੇਬਲ ਤੇ ਉਹ ਮਿਤੀ ਅਤੇ ਸਮਾਂ ਲਿੱਖੋ ਜਦੋਂ ਤੁਸੀਂ ਬਲਗਮ ਇਕੱਠੀ ਕੀਤੀ ਸੀ
10. ਬਲਗਮ ਵਾਲੀ ਬੋਤਲ ਨੂੰ ਉਸ ਦੇ ਨਾਲ ਆਉਣ ਵਾਲੇ ਪਲਾਸਟਿਕ ਬੈਗ ਵਿੱਚ ਸੀਲ ਕਰੋ। ਹਰੇਕ ਪਲਾਸਟਿਕ ਬੈਗ ਵਿੱਚ ਬਲਗਮ ਵਾਲੀ 1 ਤੋਂ ਵਧ ਬੋਤਲ ਨਾ ਪਾਓ
11. ਯਕੀਨੀ ਬਣਾਓ ਕਿ ਪ੍ਰਯੋਗਸ਼ਾਲਾ ਦਾ ਕਾਗਜ਼ ਵਾਲਾ ਫਾਰਮ ਪਲਾਸਟਿਕ ਬੈਗ ਦੇ ਬਾਹਰ ਵਾਲੇ ਪਾਉਚ ਵਿੱਚ ਪਾਇਆ ਜਾਂਦਾ ਹੈ (ਬਲਗਮ ਵਾਲੀ ਬੋਤਲ ਦੇ ਅੰਦਰ ਨਹੀਂ)
12. ਆਪਣੀ ਬਲਗਮ ਇਕੱਠੀ ਕਰਨਾ ਖਤਮ ਕਰਨ ਤੋਂ ਬਾਅਦ, ਆਪਣੇ ਹੱਥ ਧੋਵੋ। ਸਹੀ ਢੰਗ ਨਾਲ ਹੱਥ ਧੋਣ ਬਾਰੇ ਹੋਰ ਜਾਣਕਾਰੀ ਲਈ, [HealthLinkBC File #85 ਹੱਥ ਧੋਣ: ਰੋਗਾਣੂਆਂ ਨੂੰ ਫੈਲਣ ਤੋਂ ਰੋਕਣ ਵਿੱਚ ਸਹਾਇਤਾ ਕਰੋ](#) ਦੇਖੋ

BCCDC ਦੇ ਯੂਟਿਊਬ ਚੈਨਲ 'ਤੇ [ਆਪਣੇ ਤਪਦਿਕ ਟੈਸਟ ਲਈ ਥੱਕ ਦਾ ਚੰਗਾ ਨਮੂਨਾ ਕਿਵੇਂ ਪ੍ਰਾਪਤ ਕਰਨਾ ਹੈ](#) ਬਾਰੇ ਜਾਣੋ।

## ਮੈਨੂੰ ਮੇਰੀਆਂ ਬਲਗਮ ਵਾਲੀਆਂ ਬੋਤਲਾਂ ਦੇ ਨਾਲ ਕੀ ਕਰਨਾ ਚਾਹੀਦਾ ਹੈ?

ਬਲਗਮ ਦੀਆਂ ਬੋਤਲਾਂ ਨੂੰ ਜਿੰਨੀ ਜਲਦੀ ਸੰਭਵ ਹੋਏ ਲੈਣ ਜਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਕੋਲ ਲਿਜਾਓ। ਉਨ੍ਹਾਂ ਨੂੰ ਲੈਕੇ ਜਾਣ ਯੋਗ ਹੋਣ ਤੱਕ ਨਮੂਨੇ ਵਾਲੀਆਂ ਬੋਤਲਾਂ ਨੂੰ ਫਰਿਜ ਵਿੱਚ ਰੱਖੋ। ਉਨ੍ਹਾਂ ਨੂੰ ਕਮਰੇ ਦੇ ਤਾਪਮਾਨ 'ਤੇ ਸਟੋਰ ਨਾ ਕਰੋ ਅਤੇ ਫ੍ਰੀਜ਼ ਨਾ ਕਰੋ। ਜੇ ਤੁਸੀਂ ਨਿਸ਼ਚਿਤ ਨਹੀਂ ਹੋ ਕਿ ਬਲਗਮ ਦੀਆਂ ਬੋਤਲਾਂ ਨੂੰ ਕਿਥੇ ਵਾਪਸ ਕਰਨਾ ਹੈ, ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨੂੰ ਪੁੱਛੋ।

## ਮੇਰੀ ਬਲਗਮ ਤੇ ਕਿਹੜੇ ਟੈਸਟ ਕੀਤੇ ਜਾਣਗੇ?

ਤੁਹਾਡੀ ਬਲਗਮ ਤੇ ਦੋ ਟੈਸਟ ਕੀਤੇ ਜਾਣਗੇ:

- ਸਮੀਅਰ
- ਕਲਚਰ

ਸਮੀਅਰ (smear) ਲਈ, ਪ੍ਰਯੋਗਸ਼ਾਲਾ ਦੇ ਕਰਮਚਾਰੀ ਤੁਹਾਡੇ ਨਮੂਨੇ

ਦੇ ਕੁਝ ਹਿੱਸੇ ਨੂੰ ਮਾਇਕ੍ਰੋਸਕੋਪ ਹੇਠ ਦੇਖਣਗੇ। ਜੇ ਉਹ ਤੁਹਾਡੇ ਨਮੂਨੇ ਵਿੱਚ ਬੈਕਟੀਰੀਆ ਦੇਖਦੇ ਹਨ, ਤਾਂ ਸਮੀਅਰ ਟੈਸਟ ਦਾ ਨਤੀਜਾ ਪੋਜ਼ੀਟਿਵ ਹੈ।

ਕਲਚਰ (culture) ਲਈ, ਪ੍ਰਯੋਗਸ਼ਾਲਾ ਦੇ ਕਰਮਚਾਰੀ ਤੁਹਾਡੇ ਨਮੂਨੇ ਦੇ ਕੁਝ ਹਿੱਸੇ ਨੂੰ ਵੱਧਣ ਲਈ ਇੱਕ ਖਾਸ ਡੱਬੇ ਵਿੱਚ ਪਾਉਂਦੇ ਹਨ। ਜੇ ਬੈਕਟੀਰੀਆ ਵੱਧਦੇ ਹਨ, ਤਾਂ ਤੁਹਾਡੇ ਕਲਚਰ ਦਾ ਨਤੀਜਾ ਪੋਜ਼ੀਟਿਵ ਹੈ।

ਜੇ ਤੁਹਾਡੇ ਸਮੀਅਰ ਟੈਸਟ ਜਾਂ ਕਲਚਰ ਦਾ ਨਤੀਜਾ ਪੋਜ਼ੀਟਿਵ ਹੈ, ਤਾਂ ਤੁਹਾਡਾ ਸਿਹਤ ਸੰਭਾਲ ਪ੍ਰਦਾਤਾ ਤੁਹਾਡੇ ਨਾਲ ਇਸ ਬਾਰੇ ਗੱਲ ਕਰੇਗਾ ਕਿ ਇਸ ਨਤੀਜੇ ਦਾ ਮਤਲਬ ਕੀ ਹੈ।

## ਮੇਰੀ ਬਲਗਮ ਦੇ ਟੈਸਟਾਂ ਤੋਂ ਨਤੀਜੇ ਮੈਨੂੰ ਕਦੋਂ ਮਿਲਣਗੇ?

ਸਮੀਅਰ (smear) ਦੇ ਨਤੀਜੇ ਆਮਤੌਰ ਤੇ ਪ੍ਰਯੋਗਸ਼ਾਲਾ ਵਿੱਚ ਆਉਣ ਤੋਂ ਬਾਅਦ 1 ਤੋਂ 2 ਕਾਰੋਬਾਰੀ ਦਿਨਾਂ ਦੇ ਅੰਦਰ ਤਿਆਰ ਹੋ ਜਾਂਦੇ ਹਨ। ਕਲਚਰ ਦੇ ਨਤੀਜੇ ਆਉਣ ਵਿੱਚ, ਇਸ ਤੇ ਨਿਰਭਰ ਕਰਦੇ ਹੋਏ, 8 ਹਫ਼ਤੇ ਤੱਕ ਲਗ ਸਕਦੇ ਹਨ, ਕਿ ਬੈਕਟੀਰੀਆ ਕਿੰਨੀ ਜਲਦੀ ਵੱਧਦੇ ਹਨ।

ਪ੍ਰਯੋਗਸ਼ਾਲਾ ਤੁਹਾਡੇ ਨਤੀਜਿਆਂ ਦੇ ਤਿਆਰ ਹੁੰਦੇ ਹੀ ਤੁਹਾਡੇ ਸਿਹਤ ਸੰਭਾਲ ਪ੍ਰਦਾਤਾ ਨੂੰ ਉਨ੍ਹਾਂ ਬਾਰੇ ਸੂਚਿਤ ਕਰ ਦੇਵੇਗੀ। ਜੇ ਤੁਹਾਡੇ ਟੈਸਟਾਂ ਦੇ ਨਤੀਜੇ ਪੋਜ਼ੀਟਿਵ ਹਨ, ਤਾਂ ਤੁਹਾਡਾ ਸਿਹਤ ਸੰਭਾਲ ਪ੍ਰਦਾਤਾ ਤੁਹਾਨੂੰ ਦੱਸ ਦੇਵੇਗਾ।

ਯਕੀਨੀ ਬਣਾਓ ਕਿ ਤੁਹਾਡੇ ਸਿਹਤ ਸੰਭਾਲ ਪ੍ਰਦਾਤਾ ਕੋਲ ਤੁਹਾਡੇ ਅੱਪ-ਟੂ-ਡੇਟ ਸੰਪਰਕ ਵੇਰਵੇ ਜਿਵੇਂ ਕਿ ਫੋਨ ਨੰਬਰ ਅਤੇ ਪਤਾ ਹੈ, ਤਾਂ ਜੋ ਉਹ ਤੁਹਾਡੇ ਨਤੀਜਿਆਂ ਨਾਲ ਤੁਹਾਨੂੰ ਸੰਪਰਕ ਕਰ ਸਕਣ।

ਜੇ ਤੁਹਾਡੇ ਸਵਾਲ ਜਾਂ ਚਿੰਤਾਵਾਂ ਹਨ ਤਾਂ ਆਪਣੇ ਸਿਹਤ ਸੰਭਾਲ ਪ੍ਰਦਾਤਾ ਨਾਲ ਗੱਲ ਕਰੋ।

## ਹੋਰ ਜਾਣਕਾਰੀ ਲਈ

ਬੀ ਸੀ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਬੀਸੀਸੀਡੀਸੀ) ਟੀਬੀ ਕਲੀਨਿਕਾਂ ਬਾਰੇ ਜਾਣਕਾਰੀ ਸਮੇਤ ਹੋਰ ਜਾਣਕਾਰੀ ਲਈ,

[www.bccdc.ca/health-info/diseases-conditions/tuberculosis](http://www.bccdc.ca/health-info/diseases-conditions/tuberculosis) 'ਤੇ ਜਾਓ।



BC Centre for Disease Control  
Provincial Health Services Authority

ਹੋਰ ਹੈਲਥਲਿੰਕਬੀਸੀ ਫਾਈਲ ਵਿਸ਼ਿਆਂ ਵਾਸਤੇ [www.HealthLinkBC.ca/more/resources/healthlink-bc-files](http://www.HealthLinkBC.ca/more/resources/healthlink-bc-files) ਤੇ ਜਾਂ ਆਪਣੇ ਸਥਾਨਕ ਸਿਹਤ ਯੂਨਿਟ ਕੋਲ ਜਾਓ। ਬੀ.ਸੀ. ਵਿੱਚ ਗੈਰ-ਐਮਰਜੈਂਸੀ ਸਿਹਤ ਜਾਣਕਾਰੀ ਅਤੇ ਸਲਾਹ ਦੇ ਲਈ [www.HealthLinkBC.ca](http://www.HealthLinkBC.ca) ਤੇ ਜਾਓ ਜਾਂ **8-1-1** (ਟੋਲ-ਫ੍ਰੀ) ਤੇ ਫੋਨ ਕਰੋ। ਬੋਲੋ ਅਤੇ ਉੱਚਾ ਸੁਣਨ ਵਾਲਿਆਂ ਲਈ, **7-1-1** ਤੇ ਫੋਨ ਕਰੋ। ਬੇਨਤੀ ਕਰਨ ਤੇ 130 ਤੋਂ ਵੱਧ ਭਾਸ਼ਾਵਾਂ ਵਿੱਚ ਅਨੁਵਾਦ ਸੇਵਾਵਾਂ ਉਪਲਬਧ ਹਨ।